

ਗਉੜੀ ਬੈਰਾਗਣਿ ਮਹਲਾ ੪ ॥

Gauree Bairaagan, Fourth Mehl:

ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ ॥

The mother nourishes the fetus in the womb, hoping for a son,

ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ ॥

who will grow and earn and give her money to enjoy herself.

ਤਿਉ ਹਰਿ ਜਨ ਪ੍ਰੀਤਿ ਹਰਿ ਰਾਖਦਾ ਦੇ ਆਪਿ ਹਥਾਸਾ ॥੧॥

In just the same way, the humble servant of the Lord loves the Lord, who extends His Helping Hand to us. ||1||

ਮੇਰੇ ਰਾਮ ਮੈ ਮੂਰਖ ਹਰਿ ਰਾਖੁ ਮੇਰੇ ਗੁਸਈਆ ॥

O my Lord, I am so foolish; save me, O my Lord God!

ਜਨ ਕੀ ਉਪਮਾ ਤੁਝਹਿ ਵਡਈਆ ॥੧॥ ਰਹਾਉ ॥

Your servant's praise is Your Own Glorious Greatness. ||1||Pause||

ਮੰਦਰਿ ਘਰਿ ਆਨੰਦੁ ਹਰਿ ਹਰਿ ਜਸੁ ਮਨਿ ਭਾਵੈ ॥

Those whose minds are pleased by the Praises of the Lord, Har, Har, are joyful in the palaces of their own homes.

ਸਭ ਰਸ ਮੀਠੇ ਮੁਖਿ ਲਗਹਿ ਜਾ ਹਰਿ ਗੁਣ ਗਾਵੈ ॥

Their mouths savor all the sweet delicacies when they sing the Glorious Praises of the Lord.

ਹਰਿ ਜਨੁ ਪਰਵਾਰੁ ਸਧਾਰੁ ਹੈ ਇਕੀਹ ਕੁਲੀ ਸਭੁ ਜਗਤੁ ਛੁਡਾਵੈ ॥੨॥

The Lord's humble servants are the saviors of their families; they save their families for twenty-one generations - they save the entire world! ||2||

ਜੋ ਕਿਛੁ ਕੀਆ ਸੋ ਹਰਿ ਕੀਆ ਹਰਿ ਕੀ ਵਡਿਆਈ ॥

Whatever has been done, has been done by the Lord; it is the Glorious Greatness of the Lord.

ਹਰਿ ਜੀਅ ਤੇਰੇ ਤੂੰ ਵਰਤਦਾ ਹਰਿ ਪੂਜ ਕਰਾਈ ॥

O Lord, in Your creatures, You are pervading; You inspire them to worship You.

ਹਰਿ ਭਗਤਿ ਭੰਡਾਰ ਲਹਾਇਦਾ ਆਪੇ ਵਰਤਾਈ ॥੩॥

The Lord leads us to the treasure of devotional worship; He Himself bestows it. ||3||

ਲਾਲਾ ਹਾਟਿ ਵਿਹਾਇਆ ਕਿਆ ਤਿਸੁ ਚਤੁਰਾਈ ॥

I am a slave, purchased in Your market; what clever tricks do I have?

ਜੇ ਰਾਜਿ ਬਹਾਲੇ ਤਾ ਹਰਿ ਗੁਲਾਮੁ ਘਾਸੀ ਕਉ ਹਰਿ ਨਾਮੁ ਕਢਾਈ ॥

If the Lord were to set me upon a throne, I would still be His slave. If I were a grass-cutter, I would still chant the Lord's Name.

ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਕੀ ਵਡਿਆਈ ॥੪॥੨॥੮॥੪੬॥

Servant Nanak is the slave of the Lord; contemplate the Glorious Greatness of the Lord||4||2||8||46||